

ਪ੍ਰਹਲਾਦ ਪਠਾਏ ਪੜਨ ਸਾਲ ॥

Prahlaad was sent to school.

ਸੰਗਿ ਸਖਾ ਬਹੁ ਲੀਏ ਬਾਲ ॥

He took many of his friends along with him.

ਮੋ ਕਉ ਕਹਾ ਪੜਾਵਸਿ ਆਲ ਜਾਲ ॥

He asked his teacher, "Why do you teach me about worldly affairs?"

ਮੇਰੀ ਪਟੀਆ ਲਿਖਿ ਦੇਹੁ ਸ੍ਰੀ ਗੋਪਾਲ ॥੧॥

Write the Name of the Dear Lord on my tablet."||1||

ਨਹੀ ਛੋਡਉ ਰੇ ਬਾਬਾ ਰਾਮ ਨਾਮ ॥

O Baba, I will not forsake the Name of the Lord.

ਮੇਰੋ ਅਉਰ ਪੜਨ ਸਿਉ ਨਹੀ ਕਾਮੁ ॥੧॥ ਰਹਾਉ ॥

I will not bother with any other lessons. ||1||Pause||

ਸੰਡੈ ਮਰਕੈ ਕਹਿਓ ਜਾਇ ॥

Sanda and Marka went to the king to complain.

ਪ੍ਰਹਲਾਦ ਬੁਲਾਏ ਬੇਗਿ ਧਾਇ ॥

He sent for Prahlaad to come at once.

ਤੂ ਰਾਮ ਕਹਨ ਕੀ ਛੋਡੁ ਬਾਨਿ ॥

He said to him, "Stop uttering the Lord's Name.

ਤੁਝੁ ਤੁਰਤੁ ਛੁਡਾਉ ਮੇਰੋ ਕਹਿਓ ਮਾਨਿ ॥੨॥

I shall release you at once, if you obey my words."||2||

ਮੋ ਕਉ ਕਹਾ ਸਤਾਵਹੁ ਬਾਰ ਬਾਰ ॥

Prahlaad answered, "Why do you annoy me, over and over again?"

ਪ੍ਰਭਿ ਜਲ ਥਲ ਗਿਰਿ ਕੀਏ ਪਹਾਰ ॥

God created the water, land, hills and mountains.

ਇਕੁ ਰਾਮੁ ਨ ਛੋਡਉ ਗੁਰਹਿ ਗਾਰਿ ॥

I shall not forsake the One Lord; if I did, I would be going against my Guru.

ਮੋ ਕਉ ਘਾਲਿ ਜਾਰਿ ਭਾਵੈ ਮਾਰਿ ਡਾਰਿ ॥੩॥

You might as well throw me into the fire and kill me."||3||

ਕਾਢਿ ਖੜਗੁ ਕੋਪਿਓ ਰਿਸਾਇ ॥

The king became angry and drew his sword.

ਤੁਝ ਰਾਖਨਹਾਰੋ ਮੋਹਿ ਬਤਾਇ ॥

"Show me your protector now!"

ਪ੍ਰਭ ਥੰਭ ਤੇ ਨਿਕਸੇ ਕੈ ਬਿਸਥਾਰ ॥

So God emerged out of the pillar, and assumed a mighty form.

ਹਰਨਾਖਸੁ ਛੇਦਿਓ ਨਖ ਬਿਦਾਰ ॥੪॥

He killed Harnaakhash, tearing him apart with his nails. ||4||

ਓਇ ਪਰਮ ਪੁਰਖ ਦੇਵਾਧਿ ਦੇਵ ॥

The Supreme Lord God, the Divinity of the divine,

ਭਗਤਿ ਹੇਤਿ ਨਰਸਿੰਘ ਭੇਵ ॥

for the sake of His devotee, assumed the form of the man-lion.

ਕਹਿ ਕਬੀਰ ਕੋ ਲਖੈ ਨ ਪਾਰ ॥

Says Kabeer, no one can know the Lord's limits.

ਪ੍ਰਹਲਾਦ ਉਧਾਰੇ ਅਨਿਕ ਬਾਰ ॥੫॥੪॥

He saves His devotees like Prahlada over and over again. ||5||4||